

ਤੁਰੰਤ ਰਿਲੀਜ਼ ਲਈ

ਸਿਟੀ ਨੇ ਬ੍ਰੈਂਪਟਨ ਟ੍ਰਾਂਜ਼ਿਟ ਦੀਆਂ ਸਵਾਰੀਆਂ ਲਈ ਬੀ.ਟੀ. ਸੇਫ ਐਪ ਦੀ ਸ਼ੁਰੂਆਤ ਕੀਤੀ

ਬ੍ਰੈਂਪਟਨ, ਓਨਟੈਰੀਓ (18 ਮਈ, 2022) – ਸਿਟੀ ਆਫ ਬ੍ਰੈਂਪਟਨ ਨੇ, ਬ੍ਰੈਂਪਟਨ ਟ੍ਰਾਂਜ਼ਿਟ (Brampton Transit) ਦੀਆਂ ਸਵਾਰੀਆਂ ਲਈ ਬੀ.ਟੀ. ਸੇਫ (BT Safe) ਐਪ ਦੀ ਸ਼ੁਰੂਆਤ ਕੀਤੀ ਹੈ।

ਬੀ.ਟੀ. ਸੇਫ ਐਪ, iOS ਅਤੇ Android ਲਈ ਉਪਲਬਧ ਇੱਕ ਟ੍ਰਾਂਜ਼ਿਟ ਸੇਫਟੀ ਮੋਬਾਈਲ ਰਿਪੋਰਟਿੰਗ ਸੋਲਿਊਸ਼ਨ (Transit Safety Mobile Reporting Solution) ਹੈ। ਇਹ ਐਪ, ਬ੍ਰੈਂਪਟਨ ਟ੍ਰਾਂਜ਼ਿਟ ਦੀਆਂ ਸਵਾਰੀਆਂ ਨੂੰ ਉਤਪੀੜਨ, ਸੁਰੱਖਿਆ ਸਬੰਧੀ ਚਿੰਤਾਵਾਂ ਜਾਂ ਸੱਕੀ ਗਤੀਵਿਧੀ ਬਾਰੇ, ਸਿੱਧੇ ਬ੍ਰੈਂਪਟਨ ਟ੍ਰਾਂਜ਼ਿਟ ਨੂੰ ਰਿਪੋਰਟ ਕਰਨ ਦਾ ਸੁਵਿਧਾਜਨਕ, ਯੂਜ਼ਰ-ਫ੍ਰੈਂਡਲੀ ਅਤੇ ਸੂਝਵਾਨ ਤਰੀਕਾ ਪੇਸ਼ ਕਰਦਾ ਹੈ। ਕਿਸੇ ਐਮਰਜੈਂਸੀ ਦੀ ਸਥਿਤੀ ਵਿੱਚ, ਬੀ.ਟੀ. ਸੇਫ ਐਪ ਦੇ ਨਾਲ, ਸਵਾਰੀਆਂ ਸਿੱਧੇ, 9-1-1 ਤੇ ਵੀ ਸੂਚਨਾ ਦੇ ਸਕਦੀਆਂ ਹਨ।

ਇਸ ਐਪ ਦੀ ਵਰਤੋਂ ਨਾਲ, ਗਾਹਕ, ਬ੍ਰੈਂਪਟਨ ਟ੍ਰਾਂਜ਼ਿਟ ਤੇ ਦੇਖੀਆਂ ਜਾਣ ਵਾਲੀਆਂ ਘਟਨਾਵਾਂ ਅਤੇ ਸਥਿਤੀਆਂ – ਭਾਵੇਂ ਉਹ ਵਾਹਨ ਵਿੱਚ ਹੋਣ, ਟਰਮੀਨਲ ਵਿਖੇ ਜਾਂ ਬੱਸ ਸਟੋਪ ਵਿਖੇ ਹੋਣ, ਦੀਆਂ ਵਿਸਤ੍ਰਿਤ ਰਿਪੋਰਟਾਂ ਪ੍ਰਦਾਨ ਕਰਕੇ, ਟ੍ਰਾਂਜ਼ਿਟ ਨੂੰ ਸਾਰਿਆਂ ਲਈ ਵੱਧ ਸੁਰੱਖਿਅਤ ਬਣਾਉਣ ਵਿੱਚ ਆਪਣੀ ਭੂਮਿਕਾ ਨਿਭਾ ਸਕਦੇ ਹਨ। ਰਿਪੋਰਟ ਕੀਤੇ ਗਏ ਮੁੱਦੇ ਗੁਪਤ ਹੁੰਦੇ ਹਨ ਅਤੇ ਬਿਨਾਂ ਨਾਮ ਦੱਸੇ ਰਿਪੋਰਟ ਕੀਤੇ ਜਾ ਸਕਦੇ ਹਨ।

ਬ੍ਰੈਂਪਟਨ ਟ੍ਰਾਂਜ਼ਿਟ, ਆਪਣੀਆਂ ਸਵਾਰੀਆਂ ਅਤੇ ਕਰਮਚਾਰੀਆਂ ਦੀ ਸੁਰੱਖਿਆ ਦੇ ਪ੍ਰਤੀ ਵਚਨਬੱਧ ਹੈ। ਬੀ.ਟੀ. ਸੇਫ ਐਪ, ਬ੍ਰੈਂਪਟਨ ਟ੍ਰਾਂਜ਼ਿਟ ਦੇ ਅਵਾਰਡ-ਜੇਤੂ [ਕੁਝ ਦੇਖੋ, ਕੁਝ ਸੁਣੋ, ਕੁਝ ਆਖੋ \(See Something, Hear Something, Say Something\)](#) ਪਬਲਿਕ ਜਾਗਰੂਕਤਾ ਪ੍ਰੋਗਰਾਮ ਦਾ ਵਿਸਤਾਰ ਹੈ, ਤਾਂ ਜੋ ਇੱਕ ਸੁਰੱਖਿਅਤ ਟ੍ਰਾਂਜ਼ਿਟ ਸਿਸਟਮ ਕਾਇਮ ਰੱਖਣ ਅਤੇ ਬ੍ਰੈਂਪਟਨ ਟ੍ਰਾਂਜ਼ਿਟ ਕਮਿਊਨਿਟੀ ਦੀ ਸੁਰੱਖਿਆ ਦੇ ਪ੍ਰਤੀ ਜਾਗਰੂਕ ਰਹਿਣ ਵਿੱਚ ਮਦਦ ਮਿਲ ਸਕੇ। ਇਹ ਪ੍ਰੋਗਰਾਮ, ਬ੍ਰੈਂਪਟਨ ਟ੍ਰਾਂਜ਼ਿਟ ਦੇ ਸਾਰੇ ਕਰਮਚਾਰੀਆਂ ਅਤੇ ਸਵਾਰੀਆਂ ਨੂੰ, ਸੁਚੇਤ, ਸੂਚਿਤ, ਤਿਆਰ ਅਤੇ ਸੁਰੱਖਿਆ ਵਿੱਚ ਸ਼ਾਮਲ ਭਾਈਵਾਲ ਬਣਨ ਵਾਸਤੇ ਵਚਨਬੱਧ ਹੋਣ ਵਾਸਤੇ ਉਤਸ਼ਾਹਿਤ ਕਰਦਾ ਹੈ।

[ਬੀ.ਟੀ. ਸੇਫ ਐਪ ਬਾਰੇ ਹੋਰ ਜਾਣਕਾਰੀ ਲਈ ਇੱਥੇ ਕਲਿੱਕ ਕਰੋ \(Click here to learn more about the BT Safe app\)](#)। ਟ੍ਰਾਂਜ਼ਿਟ ਬਾਰੇ ਤਾਜ਼ਾ ਜਾਣਕਾਰੀ ਲਈ, bramptontransit.com ਤੇ ਜਾਓ ਜਾਂ Twitter ਤੇ [@bramptontransit](https://twitter.com/bramptontransit) ਨੂੰ ਫਾਲੋ ਕਰੋ। ਸਵਾਲ ਸਿੱਧੇ ਬ੍ਰੈਂਪਟਨ ਟ੍ਰਾਂਜ਼ਿਟ ਦੇ ਸੰਪਰਕ ਕੇਂਦਰ (Contact Centre) ਨੂੰ 905.874.2999 ਤੇ ਪੁੱਛੇ ਜਾ ਸਕਦੇ ਹਨ।

ਹਵਾਲੇ

“ਬ੍ਰੈਂਪਟਨ ਇੱਕ ਸਿਹਤਮੰਦ ਅਤੇ ਸੁਰੱਖਿਅਤ ਸ਼ਹਿਰ ਹੈ ਅਤੇ ਬੀ.ਟੀ. ਸੇਫ ਐਪ, ਕਮਿਊਨਿਟੀ ਦੀ ਸੁਰੱਖਿਆ ਦੀ ਹਿਮਾਇਤ ਕਰਦਾ ਹੈ। ਬ੍ਰੈਂਪਟਨ ਟ੍ਰਾਂਜ਼ਿਟ, ਆਪਣੀਆਂ ਸਵਾਰੀਆਂ ਅਤੇ ਕਰਮਚਾਰੀਆਂ ਦੀ ਸੁਰੱਖਿਆ ਦੇ ਪ੍ਰਤੀ ਵਚਨਬੱਧ ਹੈ ਅਤੇ ਅਸੀਂ ਵਰਤੋਂਕਾਰਾਂ ਨੂੰ ਬੇਨਤੀ ਕਰਦੇ ਹਾਂ ਕਿ ਐਪ ਦੇ ਦੁਆਰਾ, ਸੱਕੀ ਜਾਂ ਅਸਧਾਰਨ ਗਤੀਵਿਧੀ ਦੀ ਰਿਪੋਰਟ ਕਰੇ।”

- ਪੈਟਰਿਕ ਬ੍ਰਾਊਨ (Patrick Brown), ਮੇਅਰ, ਸਿਟੀ ਆਫ ਬ੍ਰੈਂਪਟਨ

“ਬੀ.ਟੀ. ਸੇਫ ਐਪ, iOS ਅਤੇ Android ਲਈ ਉਪਲਬਧ, ਵਰਤੋਂ ਵਿੱਚ ਅਸਾਨ ਇੱਕ ਮੋਬਾਈਲ ਐਪ ਹੈ। ਜੇਕਰ ਤੁਹਾਨੂੰ ਸੁਰੱਖਿਆ ਸਬੰਧੀ ਚਿੰਤਾ ਬਾਰੇ ਰਿਪੋਰਟ ਕਰਨ ਦੀ ਲੋੜ ਹੈ, ਤਾਂ ਬਸ ਐਪ ਖੋਲ੍ਹੋ, ਸਿਕਿਓਰਿਟੀ ਸਰਵਿਸਿਜ ਨੂੰ ਸਿੱਧਾ ਸੁਨੇਹਾ ਭੇਜਣ ਲਈ, ‘Report Now’ ਚੁਣੋ, ਜਾਂ ਜਦੋਂ ਪੁਲਿਸ, ਫਾਇਰ ਜਾਂ ਮੈਡੀਕਲ ਸਹਾਇਤਾ ਦੀ ਲੋੜ ਹੋਵੇ, ਤਾਂ ਐਮਰਜੈਂਸੀ ਸਥਿਤੀ ਦੀ ਰਿਪੋਰਟ ਕਰਨ ਵਾਸਤੇ, ‘911 Emergency’ ਚੁਣੋ।”

- ਪਾਲ ਵਿਸੇਂਟ (Paul Vicente), ਰੀਜਨਲ ਕਾਉਂਸਲਰ, ਵਾਰਡਸ 1 ਅਤੇ 5; ਚੇਅਰ, ਪਬਲਿਕ ਵਰਕਸ ਐਂਡ ਇੰਜੀਨੀਅਰਿੰਗ, ਸਿਟੀ ਆਫ ਬ੍ਰੈਂਪਟਨ

“ਸਿਟੀ ਆਫ ਬ੍ਰੈਂਪਟਨ, ਵਧੀ ਹੋਈ ਸੁਰੱਖਿਆ ਅਤੇ ਅਸੀਮਿਤ ਸੰਚਾਰ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਬੀ.ਟੀ. ਸੇਫ ਐਪ, ਇਹ ਡਿਲੀਵਰ ਕਰਨ ਵਾਸਤੇ ਬ੍ਰੈਂਪਟਨ ਟ੍ਰਾਂਜ਼ਿਟ ਲਈ ਇੱਕ ਮਹੱਤਵਪੂਰਣ ਉਪਲਬਧੀ ਹੈ।”

- ਪਾਲ ਮੋਰਿਸਨ (Paul Morrison), ਇੰਟਰਿਮ ਚੀਫ ਐਡਮਿਨਿਸਟ੍ਰੇਟਿਵ ਅਫਸਰ, ਸਿਟੀ ਆਫ ਬ੍ਰੈਂਪਟਨ

“ਸੁਰੱਖਿਆ, ਸਾਡੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਸਾਡਾ ਟੀਚਾ ਇਹ ਯਕੀਨੀ ਬਣਾਉਣਾ ਹੈ ਕਿ ਸਾਡਾ ਸਿਸਟਮ, ਸਾਡੀਆਂ ਸਵਾਰੀਆਂ ਅਤੇ ਕਰਮਚਾਰੀਆਂ ਲਈ ਲਗਾਤਾਰ ਸੁਰੱਖਿਅਤ ਬਣਿਆ ਹੋਇਆ ਹੈ। ਇੱਕ-ਦੂਜੇ ਨੂੰ ਸੁਰੱਖਿਅਤ ਰੱਖਣਾ, ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ ਅਤੇ ਅਸੀਂ ਸਾਡੀ ਕਮਿਊਨਿਟੀ ਨੂੰ ਸਲਾਹ ਦਿੰਦੇ ਹਾਂ ਕਿ ਸੁਰੱਖਿਆ ਸਬੰਧੀ ਚਿੰਤਾਵਾਂ ਦੀ ਰਿਪੋਰਟ ਕਰੋ।”

- ਐਲੇਕਸ ਮਿਲੋਜੋਵਿਕ (Alex Milojevic), ਜਨਰਲ ਮੈਨੇਜਰ, ਬ੍ਰੈਂਪਟਨ ਟ੍ਰਾਂਜ਼ਿਟ

-30-

ਕੈਨੇਡਾ ਵਿੱਚ ਸਭ ਤੋਂ ਵੱਧ ਤੇਜ਼ੀ ਨਾਲ ਵਧਣ ਵਾਲੇ ਸ਼ਹਿਰਾਂ ਵਿੱਚੋਂ ਇੱਕ ਦੇ ਤੌਰ ਤੇ, ਬ੍ਰੈਂਪਟਨ 700,000 ਲੋਕਾਂ ਅਤੇ 75,000 ਕਾਰੋਬਾਰੀਆਂ ਦਾ ਘਰ ਹੈ। ਅਸੀਂ ਜੋ ਵੀ ਕਰਦੇ ਹਾਂ, ਲੋਕਾਂ ਨੂੰ ਧਿਆਨ ਵਿੱਚ ਰੱਖ ਕੇ ਕਰਦੇ ਹਾਂ। ਅਸੀਂ ਸਾਡੇ ਵੱਨ-ਸੁਵੱਨੇ ਭਾਈਚਾਰਿਆਂ ਤੋਂ ਸਰਗਰਮ ਹੁੰਦੇ ਹਾਂ, ਅਸੀਂ ਨਿਵੇਸ਼ ਨੂੰ ਆਕਰਸ਼ਿਤ ਕਰਦੇ ਹਾਂ ਅਤੇ ਅਸੀਂ ਤਕਨੀਕ ਅਤੇ ਵਾਤਾਵਰਣ ਸਬੰਧੀ ਨਵੀਨਤਾ ਨੂੰ ਅੱਗੇ ਵਧਾਉਣ ਦੇ ਸਫ਼ਰ ਤੇ ਹਾਂ। ਅਸੀਂ ਇੱਕ ਅਜਿਹਾ ਸਿਹਤਮੰਦ ਸ਼ਹਿਰ ਬਣਾਉਣ ਵਿੱਚ ਉੱਨਤੀ ਲਈ ਭਾਈਵਾਲੀ ਕਰਦੇ ਹਾਂ, ਜੋ ਸੁਰੱਖਿਅਤ, ਸਥਿਰ ਅਤੇ ਸਫਲ ਹੋਵੇ। ਸਾਡੇ ਨਾਲ [Twitter](#), [Facebook](#), ਅਤੇ [Instagram](#) ਤੇ ਜੁੜੋ। www.brampton.ca ਤੇ ਹੋਰ ਜਾਣੋ।

ਮੀਡੀਆ ਸੰਪਰਕ

ਸਿਟੀ ਆਫ ਬ੍ਰੈਂਪਟਨ ਮਲਟੀਕਲਚਰਲ ਮੀਡੀਆ
multiculturalmedia@brampton.ca